

03/30/08

Translation courtesy of:



<http://www.sikhithothemax.com>

This Shabad is by Guru Arjan Dev Ji in Raag Bilaaval on Pannaa 827

ਬਿਲਾਵਲੁ ਮਹਲਾ ੫ ॥

bi**l**aaval mehal**aa** 5 ||
Bilaaval, Fifth Mehla:

ਮੂ ਲਾਲਨ ਸਿਉ ਪ੍ਰੀਤਿ ਬਨੀ ॥ ਰਹਾਉ ॥

m**oo** laalan sio pre**ee**th ban**ee** || reh**aa**o ||
I have fallen in love with my Beloved Lord. ||Pause||

ਤੋਰੀ ਨ ਤੂਟੈ ਫੋਰੀ ਨ ਛੂਟੈ ਐਸੀ ਮਾਧੋ ਖਿੰਚ ਤਨੀ ॥੧॥

th**o**ree n th**oo**tai shh**o**ree n shh**oo**tai aise**e** ma**ad**h**h**o khi(n)ch than**ee** ||1||
Cutting it, it does not break, and releasing it, it does not let go. Such is the string the Lord has tied me with. ||1||

ਦਿਨਸੁ ਰੈਨਿ ਮਨ ਮਾਹਿ ਬਸਤੁ ਹੈ ਤੂ ਕਰਿ ਕਿਰਪਾ ਪ੍ਰਭ ਅਪਨੀ ॥੨॥

dhinas **r**ain man ma**ah**i basath **h**ai th**oo** kar kirap**aa** prabh apan**ee** ||2||
Day and night, He dwells within my mind; please bless me with Your Mercy, O my God. ||2||

ਬਲਿ ਬਲਿ ਜਾਉ ਸਿਆਮ ਸੁੰਦਰ ਕਉ ਅਕਥ ਕਥਾ ਜਾ ਕੀ ਬਾਤ ਸੁਨੀ ॥੩॥

bal bal **j**aa**o** sia**am** su(n)dh**ar** ko akath**h** kath**h**aa **j**aa **k**ee ba**ath** sun**ee** ||3||
I am a sacrifice, a sacrifice to my beautiful Lord; I have heard his Unspoken Speech and Story. ||3||

ਜਨ ਨਾਨਕ ਦਾਸਨਿ ਦਾਸੁ ਕਹੀਅਤ ਹੈ ਮੋਹਿ ਕਰਹੁ ਕ੍ਰਿਪਾ ਠਾਕੁਰ ਅਪੁਨੀ ॥੪॥੨੮॥੧੧੪॥

jan na**an**ak dha**as**an dh**aa**s keh**ee**ath **h**ai **m**ohi karah**u** kirap**aa** t(h)a**ak**ur ap**un**ee
||4||28||114||
Servant Nanak is said to be the slave of His slaves; O my Lord and Master, please bless me with Your Mercy. ||4||28||114||

This Shabad is by Guru Arjan Dev Ji in Raag Dhanaasree on Pannaa 674

ਧਨਾਸਰੀ ਮਹਲਾ ੫ ॥

dhana**as**are**ee** mehal**aa** 5 ||
Dhanaasaree, Fifth Mehla:

ਪੂਜਾ ਵਰਤ ਤਿਲਕ ਇਸਨਾਨਾ ਪੁੰਨ ਦਾਨ ਬਹੁ ਦੈਨ ॥

poojaa varath thilak eisaanaana pu(n)n dhanaan bahu dhain ||
Worship, fasting, ceremonial marks on one's forehead, cleansing baths, generous donations to charities and self-mortification

ਕਹੂੰ ਨ ਭੀਜੈ ਸੰਜਮ ਸੁਆਮੀ ਬੋਲਹਿ ਮੀਠੇ ਬੈਨ ॥੧॥

kehoo(n) n bheejai sa(n)jam suaamee bolehi meet(h)ae bain ||1||
- the Lord Master is not pleased with any of these rituals, no matter how sweetly one may speak. ||1||

ਪ੍ਰਭ ਜੀ ਕੋ ਨਾਮੁ ਜਪਤ ਮਨ ਚੈਨ ॥

prabh jee ko naam japath man chain ||
Chanting the Name of God, the mind is soothed and pacified.

ਬਹੁ ਪ੍ਰਕਾਰ ਖੋਜਹਿ ਸਭਿ ਤਾ ਕਉ ਬਿਖਮੁ ਨ ਜਾਈ ਲੈਨ ॥੧॥ ਰਹਾਉ ॥

bahu prakaar khojehi sabh thaa ko bikham n jaaee lain ||1|| rehaao ||
Everyone searches for Him in different ways, but the search is so difficult, and He cannot be found. ||1||Pause||

ਜਾਪ ਤਾਪ ਭ੍ਰਮਨ ਬਸੁਧਾ ਕਰਿ ਉਰਧ ਤਾਪ ਲੈ ਗੈਨ ॥

jaap thaap bhraman basudhhaa kar ouradhhaaap lai gain ||
Chanting, deep meditation and penance, wandering over the face of the earth, the performance of austerities with the arms stretched up to the sky

ਇਹ ਬਿਧਿ ਨਹ ਪਤੀਆਨੋ ਠਾਕੁਰ ਜੋਗ ਜੁਗਤਿ ਕਰਿ ਜੈਨ ॥੨॥

eih bidhh neh patheeaaano t(h)aaakur jog jugath kar jain ||2||
- the Lord is not pleased by any of these means, though one may follow the path of Yogis and Jains. ||2||

ਅੰਮ੍ਰਿਤ ਨਾਮੁ ਨਿਰਮੋਲਕੁ ਹਰਿ ਜਸੁ ਤਿਨਿ ਪਾਇਓ ਜਿਸੁ ਕਿਰਪੈਨ ॥

a(n)mrith naam niramolak har jas thin paaeiou jis kirapain ||
The Ambrosial Naam, the Name of the Lord, and the Praises of the Lord are priceless; he alone obtains them, whom the Lord blesses with His Mercy.

ਸਾਧਸੰਗਿ ਰੰਗਿ ਪ੍ਰਭ ਭੇਟੇ ਨਾਨਕ ਸੁਖਿ ਜਨ ਰੈਨ ॥੩॥੧੩॥

saadhhasa(n)g ra(n)g prabh bhetae naanak sukh jan rain ||3||13||
Joining the Saadh Sangat, the Company of the Holy, Nanak lives in the Love of God; his life-night passes in peace. ||3||13||

This Shabad is by Guru Arjan Dev Ji in Raag Saarang on Panna 1215

ਸਾਰਗ ਮਹਲਾ ੫ ॥

saarag mehalaa 5 ||
Saarang, Fifth Mehlā:

ਰਸਨਾ ਜਪਤੀ ਤੁਹੀ ਤੁਹੀ ॥

rasanaa japathee thoohee thoohee ||

My tongue chants Your Name, Your Name.

ਮਾਤ ਗਰਭ ਤੁਮ ਹੀ ਪ੍ਰਤਿਪਾਲਕ ਮ੍ਰਿਤ ਮੰਡਲ ਇਕ ਤੁਹੀ ॥੧॥ ਰਹਾਉ ॥

m^{aa}th garabh th^{um} h^{ee} prathip^{aa}lak m^{ri}th ma(n)ddal e^{ik} th^uh^{ee} ||1|| reh^{aa}o ||
In the mother's womb, You sustained me, and in this mortal world, You alone help me.
||1||Pause||

ਤੁਮਹਿ ਪਿਤਾ ਤੁਮ ਹੀ ਫੁਨਿ ਮਾਤਾ ਤੁਮਹਿ ਮੀਤ ਹਿਤ ਭ੍ਰਾਤਾ ॥

th^{um}ehi pith^{aa} th^{um} h^{ee} un ma^{aa}th^{aa} th^{um}ehi m^{ee}th hⁱth bhra^{aa}th^{aa} ||
You are my Father, and You are my Mother; You are my Loving Friend and Sibling.

ਤੁਮ ਪਰਵਾਰ ਤੁਮਹਿ ਆਧਾਰਾ ਤੁਮਹਿ ਜੀਅ ਪ੍ਰਾਨਦਾਤਾ ॥੧॥

th^{um} parava^{ar} th^{um}ehi a^{adh}h^{aa}ra^{aa} th^{um}ehi j^{ee}a pra^{aan}nadh^{aa}th^{aa} ||1||
You are my Family, and You are my Support. You are the Giver of the Breath of Life. ||1||

ਤੁਮਹਿ ਖਜੀਨਾ ਤੁਮਹਿ ਜਰੀਨਾ ਤੁਮ ਹੀ ਮਾਣਿਕ ਲਾਲਾ ॥

th^{um}ehi khaj^{ee}na^{aa} th^{um}ehi jar^{ee}na^{aa} th^{um} h^{ee} ma^{an}ik la^{al}aa ||
You are my Treasure, and You are my Wealth. You are my Gems and Jewels.

ਤੁਮਹਿ ਪਾਰਜਾਤ ਗੁਰ ਤੇ ਪਾਏ ਤਉ ਨਾਨਕ ਭਏ ਨਿਹਾਲਾ ॥੨॥੩੩॥੫੬॥

th^{um}ehi pa^{ar}ja^{ath} gur th^{ae} pa^{ae}ae tho na^{an}ak bhe^{ae} niha^{al}aa ||2||33||56||
You are the wish-fulfilling Elysian Tree. Nanak has found You through the Guru, and now he is enraptured. ||2||33||56||

This Shabad is by Guru Amar Daas Ji in Raag Raamkalee on Pannaa 917

ਰਾਮਕਲੀ ਮਹਲਾ ੩ ਅਨੰਦੁ

ra^{am}akal^{ee} mehal^{aa} 3 ana(n)dhu
Raamkalee, Third Mehla, Anand ~ The Song Of Bliss:

ੴ ਸਤਿਗੁਰ ਪ੍ਰਸਾਦਿ ॥

ik oa(n)kaar sathⁱgur pras^{aa}dhi ||
One Continuous God, Eternal, True, Divine Enlightener, Merciful, Guru's Grace.

ਅਨੰਦੁ ਭਇਆ ਮੇਰੀ ਮਾਏ ਸਤਿਗੁਰੁ ਮੈ ਪਾਇਆ ॥

ana(n)dhu bh^{ae}ia^{aa} ma^{ae}ree ma^{ae}ae sathⁱguroo maⁱ pa^{ae}ia^{aa} ||
I am in ecstasy, O my mother, for I have found my True Guru.

ਸਤਿਗੁਰੁ ਤ ਪਾਇਆ ਸਹਜ ਸੇਤੀ ਮਨਿ ਵਜੀਆ ਵਾਧਾਈਆ ॥

sathⁱgur th^{ae}ia^{aa} sehaj sa^{eth}ee man vaj^{ee}aa va^{adh}ha^{ae}ee^{aa} ||
I have found the True Guru, with intuitive ease, and my mind vibrates with the music of bliss.

ਰਾਗ ਰਤਨ ਪਰਵਾਰ ਪਰੀਆ ਸਬਦ ਗਾਵਣ ਆਈਆ ॥

ra^{ag} rathan parava^{ar} pa^{ree}aa sabadh ga^{avan} aa^{ee}ee^{aa} ||
The jewelled melodies and their related celestial harmonies have come to sing the Shabad, the Guru's Word.

ਸਬਦੋ ਤ ਗਾਵਹੁ ਹਰੀ ਕੇਰਾ ਮਨਿ ਜਿਨੀ ਵਸਾਇਆ ॥

sabadh^o th gaavahu haree kaeraa man jinee vasa^{aa}eiaa ||
The Lord dwells within the minds of those who sing the Shabad.

ਕਹੈ ਨਾਨਕੁ ਅਨੰਦੁ ਹੋਆ ਸਤਿਗੁਰੂ ਮੈ ਪਾਇਆ ॥੧॥

keh^{ai} naanak ana(n)dh ho^{aa} sathiguroo mai pa^{aa}eiaa ||1||
Says Nanak, I am in ecstasy, for I have found my True Guru. ||1||

ਏ ਮਨ ਮੇਰਿਆ ਤੂ ਸਦਾ ਰਹੁ ਹਰਿ ਨਾਲੇ ॥

e^{ae} man ma^{er}iaa tho^o sadha^{aa} rah^u har na^{aa}lae ||
O my mind, remain always with the Lord.

ਹਰਿ ਨਾਲਿ ਰਹੁ ਤੂ ਮੰਨ ਮੇਰੇ ਦੁਖ ਸਭਿ ਵਿਸਾਰਣਾ ॥

har na^{aa}l rah^u tho^o ma(n)n ma^{er}ae dh^{oo}kh sabh vi^{sa}aranaa ||
Remain always with the Lord, O my mind, and all sufferings will be forgotten.

ਅੰਗੀਕਾਰੁ ਓਹੁ ਕਰੇ ਤੇਰਾ ਕਾਰਜ ਸਭਿ ਸਵਾਰਣਾ ॥

a(n)g^{ee}kaar ouhu kara^e tha^{er}aa ka^{ar}aj sabh sa^{va}aranaa ||
He will accept You as His own, and all your affairs will be perfectly arranged.

ਸਭਨਾ ਗਲਾ ਸਮਰਥੁ ਸੁਆਮੀ ਸੋ ਕਿਉ ਮਨਹੁ ਵਿਸਾਰੇ ॥

sabhan^{aa} gal^{aa} samarathh^h sua^{ame}ee so kio manahu vi^{sa}arae ||
Our Lord and Master is All-capable to do all things, so why forget Him from your mind?

ਕਹੈ ਨਾਨਕੁ ਮੰਨ ਮੇਰੇ ਸਦਾ ਰਹੁ ਹਰਿ ਨਾਲੇ ॥੨॥

keh^{ai} naanak ma(n)n ma^{er}ae sadha^{aa} rah^u har na^{aa}lae ||2||
Says Nanak, O my mind, remain always with the Lord. ||2||

ਸਾਚੇ ਸਾਹਿਬਾ ਕਿਆ ਨਾਹੀ ਘਰਿ ਤੇਰੈ ॥

sa^{ach}ae sa^{ah}ib^{aa} kia^{aa} na^{aa}hee ghar tha^{er}ai ||
O my True Lord and Master, what is there which is not in Your celestial home?

ਘਰਿ ਤ ਤੇਰੈ ਸਭੁ ਕਿਛੁ ਹੈ ਜਿਸੁ ਦੇਹਿ ਸੁ ਪਾਵਏ ॥

ghar th tha^{er}ai sabh kishh^h haⁱ jis dha^{eh}i s pa^{av}ae ||
Everything is in Your home; they receive, unto whom You give.

ਸਦਾ ਸਿਫਤਿ ਸਲਾਹ ਤੇਰੀ ਨਾਮੁ ਮਨਿ ਵਸਾਵਏ ॥

sadh^{aa} si^fath sal^{aa}h tha^{er}ee na^{am} man va^{sa}aveae ||
Constantly singing Your Praises and Glories, Your Name is enshrined in the mind.

ਨਾਮੁ ਜਿਨ ਕੈ ਮਨਿ ਵਸਿਆ ਵਾਜੇ ਸਬਦ ਘਨੇਰੇ ॥

na^{am} jin kai man va^{si}aa va^{aj}ae sabadh gha^{na}erae ||
The divine melody of the Shabad vibrates for those, within whose minds the Naam abides.

ਕਹੈ ਨਾਨਕੁ ਸਚੇ ਸਾਹਿਬ ਕਿਆ ਨਾਹੀ ਘਰਿ ਤੇਰੈ ॥੩॥

keh^{ai} naanak sach^{ae} sa^{ah}ib kia^{aa} na^{aa}hee ghar tha^{er}ai ||3||

Says Nanak, O my True Lord and Master, what is there which is not in Your home? ||3||

ਸਾਚਾ ਨਾਮੁ ਮੇਰਾ ਆਧਾਰੋ ॥

saachaa naam maeraa adhhaaro ||
The True Name is my only support.

ਸਾਚੁ ਨਾਮੁ ਅਧਾਰੁ ਮੇਰਾ ਜਿਨਿ ਭੁਖਾ ਸਭਿ ਗਵਾਈਆ ॥

saach naam adhhaar maeraa jin bhukhaa sabh gavaaeeaa ||
The True Name is my only support; it satisfies all hunger.

ਕਰਿ ਸਾਂਤਿ ਸੁਖ ਮਨਿ ਆਇ ਵਸਿਆ ਜਿਨਿ ਇਛਾ ਸਭਿ ਪੁਜਾਈਆ ॥

kar saa(n)th sukh man aae vasiaa jin eishhaa sabh pujaaeeaa ||
It has brought peace and tranquility to my mind; it has fulfilled all my desires.

ਸਦਾ ਕੁਰਬਾਣੁ ਕੀਤਾ ਗੁਰੂ ਵਿਟਹੁ ਜਿਸ ਦੀਆ ਏਹਿ ਵਡਿਆਈਆ ॥

sadhaa kurbaan keethaa guroo vittahu jis dheaaa aeahi vaddiaaeeaa ||
I am forever a sacrifice to the Guru, who possesses such glorious greatness.

ਕਹੈ ਨਾਨਕੁ ਸੁਣਹੁ ਸੰਤਹੁ ਸਬਦਿ ਧਰਹੁ ਪਿਆਰੋ ॥

kehai naanak sunahu sa(n)thahu sabadh dhharahu piaaro ||
Says Nanak, listen, O devotees; enshrine love for the Shabad.

ਸਾਚਾ ਨਾਮੁ ਮੇਰਾ ਆਧਾਰੋ ॥੪॥

saachaa naam maeraa adhhaaro ||4||
The True Name is my only support. ||4||

ਵਾਜੇ ਪੰਚ ਸਬਦ ਤਿਤੁ ਘਰਿ ਸਭਾਗੈ ॥

vaajae pa(n)ch sabadh thith ghar sabhaagai ||
The Panch Shabad, the five primal sounds, vibrate in that blessed house.

ਘਰਿ ਸਭਾਗੈ ਸਬਦ ਵਾਜੇ ਕਲਾ ਜਿਤੁ ਘਰਿ ਧਾਰੀਆ ॥

ghar sabhaagai sabadh vaajae kalaa jith ghar dhhaaeeaa ||
In that blessed house, the Shabad vibrates; He infuses His almighty power into it.

ਪੰਚ ਦੂਤ ਤੁਧੁ ਵਸਿ ਕੀਤੇ ਕਾਲੁ ਕੰਟਕੁ ਮਾਰਿਆ ॥

pa(n)ch dhooth thudhh vas keethae kaal ka(n)ttak maariaa ||
Through You, we subdue the five demons of desire, and slay Death, the torturer.

ਧੁਰਿ ਕਰਮਿ ਪਾਇਆ ਤੁਧੁ ਜਿਨ ਕਉ ਸਿ ਨਾਮਿ ਹਰਿ ਕੈ ਲਾਗੇ ॥

dhhur karam paaeiaa thudhh jin ko s naam har kai laagae ||
Those who have such pre-ordained destiny are attached to the Lord's Name.

ਕਹੈ ਨਾਨਕੁ ਤਹ ਸੁਖੁ ਹੋਆ ਤਿਤੁ ਘਰਿ ਅਨਹਦ ਵਾਜੇ ॥੫॥

kehai naanak theh sukh hoaa thith ghar anehadh vaajae ||5||
Says Nanak, they are at peace, and the unstruck sound current vibrates within their homes. ||5||

ਅਨਦੁ ਸੁਣਹੁ ਵਡਭਾਗੀਹੋ ਸਗਲ ਮਨੋਰਥ ਪੂਰੇ ॥

anadh sunahu vaddabhaageeho sagal manorathh poorae ||
Listen to the song of bliss, O most fortunate ones; all your longings shall be fulfilled.

ਪਾਰਬ੍ਰਹਮੁ ਪ੍ਰਭੁ ਪਾਇਆ ਉਤਰੇ ਸਗਲ ਵਿਸੂਰੇ ॥

paarabreham prabh paaeiaa outharae sagal visoorae ||
I have obtained the Supreme Lord God, and all sorrows have been forgotten.

ਦੁਖ ਰੋਗ ਸੰਤਾਪ ਉਤਰੇ ਸੁਣੀ ਸਚੀ ਬਾਣੀ ॥

dhookh rog sa(n)thaap outharae unee sachee baanee ||
Pain, illness and suffering have departed, listening to the True Bani.

ਸੰਤ ਸਾਜਨ ਭਏ ਸਰਸੇ ਪੂਰੇ ਗੁਰ ਤੇ ਜਾਣੀ ॥

sa(n)th sajan bheae sarasae poorae gur thae jaanee ||
The devotees and their friends are in ecstasy, knowing the Perfect Guru.

ਸੁਣਤੇ ਪੁਨੀਤ ਕਹਤੇ ਪਵਿਤੁ ਸਤਿਗੁਰੁ ਰਹਿਆ ਭਰਪੂਰੇ ॥

sunathae uneeth kehathae pavith sathigur rehiaa bharapoorae ||
Pure are the listeners, and pure are the speakers; the True Guru is all-pervading and permeating.

ਬਿਨਵੰਤਿ ਨਾਨਕੁ ਗੁਰ ਚਰਣ ਲਾਗੇ ਵਾਜੇ ਅਨਹਦ ਤੂਰੇ ॥੪੦॥੧॥

binava(n)th naanak gur charan lagae vaajae ane hadh thoorae ||40||1||
Prays Nanak, touching the Guru's Feet, the unstruck sound current of the celestial bugles vibrates and resounds. ||40||1||

This Shabad is by Guru Nanak Dev Ji in Jap on Pannaa 8

ਸਲੋਕੁ ॥

salok ||
Salok:

ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ ॥

pavan guroo paanee pithaa maathaa dhharath mehath ||
The Divine Word spoken, is the Guru; In this Great Divine School, water is the father, and the planet earth is the great mother of all.

ਦਿਵਸੁ ਰਾਤਿ ਦੁਇ ਦਾਈ ਦਾਇਆ ਖੇਲੈ ਸਗਲ ਜਗਤੁ ॥

dhivas raath dhue dhaaee dhaaeiaa khaelai sagal jagath ||
Day and night are the two care providers, under whose supervision all the world plays.

ਚੰਗਿਆਈਆ ਬੁਰਿਆਈਆ ਵਾਚੈ ਧਰਮੁ ਹਦੂਰਿ ॥

cha(n)giaaeea buriaaeea vaachai dhham hadhoor ||
The good and bad deeds of all worldly beings are continuously discussed in the presence of the Righteous Judge.

ਕਰਮੀ ਆਪੋ ਆਪਣੀ ਕੇ ਨੇੜੈ ਕੇ ਦੂਰਿ ॥

karam**ee** aapo aapan**ee** kae naerrai kae dhoor ||

According to their own actions, some are drawn closer, and some are driven farther away from their Ultimate Goal - God.

ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ ॥

jine**e** na**am** dh**h**ia**ae**ia**a** ge**ae** masakath gh**aa**l ||

Those who perform devotional worship of Naam during their lifetimes, proceed on, having strived successfully in their mission.

ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ ॥੧॥

na**an**ak th**ae** muk**h** ou**ja**l**ae** ka**et**hee shh**ut**tee na**al** ||1||

O Nanak, their faces are radiant in the Court of the Lord; and many, inspired by their actions, are saved along with them! ||1||

Hukamnama

Sri Guru Granth Sahib, Pages 751 – 752

Sri Guru Nanak Dev Ji

ਸੂਹੀ ਮਹਲਾ ੧ ਕਾਫੀ ਘਰੁ ੧੦

soohee mehalaa 1 kaafee ghar 10
Soohee, First Mehla, Kaafee, Tenth House:

ੴ ਸਤਿਗੁਰ ਪ੍ਰਸਾਦਿ ॥

ik oa(n)kaar sathigur prasadh ||
One Universal Creator God. By The Grace Of The True Guru:

ਮਾਣਸ ਜਨਮੁ ਦੁਲੰਭੁ ਗੁਰਮੁਖਿ ਪਾਇਆ ॥

maanass janam dhula(n)bh guramukh paaeiaa ||
For if you depart with virtue, then pain shall never afflict you. ||5||

ਮਨੁ ਤਨੁ ਹੋਇ ਚੁਲੰਭੁ ਜੇ ਸਤਿਗੁਰ ਭਾਇਆ ॥੧॥

man than hoe chula(n)bh jae sathigur bhaaeiaa ||1||
The mind and body are dyed in the deep red color of devotional love, if it pleases the True Guru.
||1||

ਚਲੈ ਜਨਮੁ ਸਵਾਰਿ ਵਖਰੁ ਸਚੁ ਲੈ ॥

chalai janam savaar vakhar sach lai ||
He departs with his life embellished and successful, taking the merchandise of the True Name.

ਪਤਿ ਪਾਏ ਦਰਬਾਰਿ ਸਤਿਗੁਰ ਸਬਦਿ ਭੈ ॥੧॥ ਰਹਾਉ ॥

path paaee dharabaar sathigur sabadh bhai ||1|| rehaao ||
He is honored in the Darbaar, the Royal Court, of the Lord, through the Shabad, the Word of the True Guru, and the Fear of God. ||1||Pause||

ਮਨਿ ਤਨਿ ਸਚੁ ਸਲਾਹਿ ਸਾਚੇ ਮਨਿ ਭਾਇਆ ॥

man than sach salaahi saachae man bhaaeiaa ||
One who praises the True Lord with his mind and body, pleases the Mind of the True Lord.

ਲਾਲਿ ਰਤਾ ਮਨੁ ਮਾਨਿਆ ਗੁਰੁ ਪੂਰਾ ਪਾਇਆ ॥੨॥

laal rathaa man maaniaa gur pooraa paaeiaa ||2||
Attuned to the Beloved Lord, the mind is appeased, and finds the Perfect Guru. ||2||

ਹਉ ਜੀਵਾ ਗੁਣ ਸਾਰਿ ਅੰਤਰਿ ਤੂ ਵਸੈ ॥

ho jeevaa gun saar a(n)thar thoo vasai ||
I live, by cherishing Your Glorious Virtues; You dwell deep within me.

ਤੂੰ ਵਸਹਿ ਮਨ ਮਾਹਿ ਸਹਜੇ ਰਸਿ ਰਸੈ ॥੩॥

thoo(n) vasehi man maahi sehajae ras rasai ||3||
You dwell within my mind, and so it naturally celebrates in joyful delight. ||3||

ਮੂਰਖ ਮਨ ਸਮਝਾਇ ਆਖਉ ਕੇਤੜਾ ॥

m^{oo}rakh man samajh^{aae} ^{aa}akho ^{kae}etharra^{aa} ॥
O my foolish mind, how can I teach and instruct you?

ਗੁਰਮੁਖਿ ਹਰਿ ਗੁਣ ਗਾਇ ਰੰਗਿ ਰੰਗੇਤੜਾ ॥੪॥

g^uram^uk^h har ^guⁿ ^ga^{ae} ra(n)g ra(n)g^{ae}tharra^{aa} ॥4॥
As Gurmukh, sing the Glorious Praises of the Lord, and so become attuned to His Love. ॥4॥

ਨਿਤ ਨਿਤ ਰਿਦੈ ਸਮਾਲਿ ਪ੍ਰੀਤਮੁ ਆਪਣਾ ॥

nⁱth nⁱth rⁱdh^{ai} sam^{aa}l p^{re}etham ^{aa}pana^{aa} ॥
Continually, continuously, remember and cherish your Beloved Lord in your heart.

ਜੇ ਚਲਹਿ ਗੁਣ ਨਾਲਿ ਨਾਹੀ ਦੁਖੁ ਸੰਤਾਪਣਾ ॥੫॥

^{jae} chalehⁱ ^guⁿ ^{naa}l ^{naa}hee dh^uk^h sa(n)th^{aa}pana^{aa} ॥5॥
For if you depart with virtue, then pain shall never afflict you. ॥5॥

ਮਨਮੁਖ ਭਰਮਿ ਭੁਲਾਣਾ ਨਾ ਤਿਸੁ ਰੰਗੁ ਹੈ ॥

manam^uk^h bharam bh^ulaana^{aa} ^{naa} this ra(n)g ^{hai} ॥
The self-willed manmukh wanders around, deluded by doubt; he does not enshrine love for the Lord.

ਮਰਸੀ ਹੋਇ ਵਿਡਾਣਾ ਮਨਿ ਤਨਿ ਭੰਗੁ ਹੈ ॥੬॥

maras^{ee} h^{oe} vⁱddaana^{aa} man than bha(n)g ^{hai} ॥6॥
He dies as a stranger to his own self, and his mind and body are spoiled. ॥6॥

ਗੁਰ ਕੀ ਕਾਰ ਕਮਾਇ ਲਾਹਾ ਘਰਿ ਆਣਿਆ ॥

^gur ^{kee} ^{kaa}r kam^{aae} laaha^{aa} ghar ^{aa}nia^{aa} ॥
Performing service to the Guru, you shall go home with the profit.

ਗੁਰਬਾਣੀ ਨਿਰਬਾਣੁ ਸਬਦਿ ਪਛਾਣਿਆ ॥੭॥

^gurab^{aa}nee nⁱrab^{aa}n sabadh pashh^{aa}nia^{aa} ॥7॥
Through the Word of the Guru's Bani, and the Shabad, the Word of God, the state of Nirvaanaa is attained. ॥7॥

ਇਕ ਨਾਨਕ ਕੀ ਅਰਦਾਸਿ ਜੇ ਤੁਧੁ ਭਾਵਸੀ ॥

eⁱk ^{naa}nak ^{kee} aradh^{aa}s ^{jae} th^udhh bh^{aa}vasee ॥
Nanak makes this one prayer: if it pleases Your Will,

ਮੈ ਦੀਜੈ ਨਾਮ ਨਿਵਾਸੁ ਹਰਿ ਗੁਣ ਗਾਵਸੀ ॥੮॥੧॥੩॥

m^{ai} dh^{ee}jai ^{naa}m nⁱvaas har ^guⁿ ^gaavasee ॥8॥1॥3॥
bles me with a home in Your Name, Lord, that I may sing Your Glorious Praises. ॥8॥1॥3॥